

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੁਟਹ ਹਮ ਛੁਟਕਾਕੀ ॥ ਹਰਿ  
ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ  
॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ  
ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੁਟੀ ਜਮ ਕੀ  
ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ  
ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ  
ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ

॥੪॥ {ਪੰਨਾ 668}

ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—  
ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ  
ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝਬੋਲਿਆਂ ਤੋਂ ਬਚਾ  
ਸਕੇ। ਭਾਈ—ਹੇ ਭਾਈ! ਕਿਵ ਛੁਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ  
ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1।

ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ।

ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ  
ਗੁਪਤ ਨੇ {ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ  
ਲੇਖਾ ਲਿਖਦੇ ਰਹਿੰਦੇ ਹਨ}। ਛੁਟੀ—ਮੁੱਕ ਗਈ। ਬਾਕੀ—ਹਿਸਾਬ।2।

ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—  
ਕੌਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3।

ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ  
ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ, ਉਤੇ। ਕਰਿ—ਬਣਾ ਲੈ।4।

ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝਬੋਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ!  
ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।  
ਰਹਾਉ।

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝਬੋਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ  
ਝਬੋਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ,  
ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ  
ਜਾਂਦਾ ਹੈ।1।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ  
ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ  
ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ

ਜਾਪ ਕੀਤਾ, ਉਹਨਾਂ ਦੇ ਅੰਦਰ ਕੋਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।